

Visit of H.E. Mr. Péter Szijjártó, Minister of Foreign Affairs & Trade (MFAT), Hungary to India (May 26-27 2022)

May 27, 2022

.....

ਹੰਗਰੀ ਦੇ ਵਿਦੇਸ਼ ਅਤੇ ਵਪਾਰ ਮੰਤਰੀ (MFAT) ਮਹਾਮਹਿਮ ਸ਼੍ਰੀਮਾਨ ਪੀਟਰ ਸਿਜ਼ਜ਼ਾਰਟੋ ਵੱਲੋਂ ਭਾਰਤ ਦਾ ਦੌਰਾ (26-27 ਮਈ 2022)

27 ਮਈ, 2022

1. ਵਿਦੇਸ਼ ਮੰਤਰੀ (EAM) ਡਾ. ਐਸ ਜੈਸ਼ੰਕਰ ਦੇ ਸੱਦੇ 'ਤੇ ਹੰਗਰੀ ਦੇ ਵਿਦੇਸ਼ ਅਤੇ ਵਪਾਰ ਮੰਤਰੀ ਮਹਾਮਹਿਮ ਸ਼੍ਰੀਮਾਨ ਪੀਟਰ ਸਿਜ਼ਜ਼ਾਰਟੋ 26-27 ਮਈ 2022 ਤੱਕ ਅਧਿਕਾਰਤ ਦੌਰੇ 'ਤੇ ਭਾਰਤ ਆਏ। ਉਨ੍ਹਾਂ ਨਾਲ ਉੱਚ ਪੱਧਰੀ ਵਪਾਰਕ ਵਫ਼ਦ ਵੀ ਸੀ।
2. ਭਾਰਤ ਅਤੇ ਹੰਗਰੀ ਦੇ ਆਪਸੀ ਵਿਸ਼ਵਾਸ ਅਤੇ ਸਮਝ 'ਤੇ ਅਧਾਰਤ ਨਿੱਘੇ ਅਤੇ ਇਤਿਹਾਸਕ ਸਬੰਧ ਹਨ। ਸਾਡੇ ਦੁਵੱਲੇ ਸਬੰਧਾਂ ਦੀ ਖ਼ਾਸੀਅਤ ਸੰਸਥਾਵਾਂ, ਅਕਾਦਮਿਕਤਾ, ਸੱਭਿਆਚਾਰ ਅਤੇ ਲੋਕ ਪੱਧਰੀ ਮਜ਼ਬੂਤ ਸਬੰਧ ਹਨ।
3. ਦੋਵਾਂ ਮੰਤਰੀਆਂ ਨੇ ਵਫ਼ਦ ਪੱਧਰੀ ਗੱਲਬਾਤ ਦੌਰਾਨ ਰਾਜਨੀਤਿਕ, ਆਰਥਿਕ, ਸੱਭਿਆਚਾਰਕ ਅਤੇ ਲੋਕ ਪੱਧਰੀ ਸਬੰਧਾਂ ਸਮੇਤ ਸਮੁੱਚੇ ਦੁਵੱਲੇ ਸਬੰਧਾਂ 'ਤੇ ਚਰਚਾ ਕੀਤੀ। ਵਿਦੇਸ਼ ਮੰਤਰੀ ਨੇ ਯੂਕਰੇਨ-ਹੰਗਰੀ ਸਰਹੱਦ ਰਾਹੀਂ 6000 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਕੱਢਣ ਜਾਣ ਨੂੰ ਸੁਖਾਲਾ ਬਣਾਉਣ ਅਤੇ ਕੱਢੇ ਗਏ ਭਾਰਤੀ ਮੈਡੀਕਲ ਵਿਦਿਆਰਥੀਆਂ ਨੂੰ ਹੰਗਰੀ ਦੀਆਂ ਯੂਨੀਵਰਸਿਟੀਆਂ ਵਿੱਚ ਐਡਜਸਟ ਕਰਨ ਲਈ ਹੰਗਰੀ ਸਰਕਾਰ ਦਾ ਧੰਨਵਾਦ ਕੀਤਾ।
4. ਮੰਤਰੀਆਂ ਨੇ ਕਿਹਾ ਕਿ ਦੁਵੱਲਾ ਵਪਾਰ 1 ਅਰਬ ਅਮਰੀਕੀ ਡਾਲਰ ਤੱਕ ਪਹੁੰਚਣ ਵਾਲਾ ਹੈ ਅਤੇ ਹੰਗਰੀ ਵਿੱਚ ਭਾਰਤੀ ਨਿਵੇਸ਼ ਸਾਰੇ ਖੇਤਰਾਂ ਵਿੱਚ ਵੱਧ ਰਿਹਾ ਹੈ। ਦੋਵੇਂ ਧਿਰਾਂ ਨੇ ਪਾਣੀ, ਖੇਤੀਬਾੜੀ, ਫੂਡ ਪ੍ਰੋਸੈਸਿੰਗ, ਸਿਹਤ ਅਤੇ ਵਿਗਿਆਨ ਅਤੇ ਤਕਨਾਲੋਜੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਮੌਕੇ ਤਲਾਸ਼ਣ ਉੱਤੇ ਵੀ ਸਹਿਮਤੀ ਦਿੱਤੀ। ਹੰਗਰੀ ਪੱਖ ਨੇ ਆਲਮੀ ਸੂਰਜੀ ਗਠਜੋੜ ਫਰੇਮਵਰਕ ਸਮਝੌਤੇ 'ਤੇ ਵੀ ਹਸਤਾਖਰ ਕੀਤੇ ਹਨ।
5. ਦੋਹਾਂ ਧਿਰਾਂ ਨੇ ਸੱਭਿਆਚਾਰਕ ਸਬੰਧਾਂ 'ਤੇ ਵੀ ਚਰਚਾ ਕੀਤੀ ਅਤੇ ਦੋਨਾਂ ਨੂੰ 2023 ਵਿੱਚ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦੇ ਨਾਲ-ਨਾਲ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਜਸ਼ਨਾਂ ਦੀ ਉਡੀਕ ਹੈ।

6. ਦੋਵਾਂ ਧਿਰਾਂ ਨੇ ਆਲਮੀ ਆਰਥਿਕ ਸਥਿਤੀ, ਭਾਰਤ-ਯੂਰਪੀ ਸੰਘ ਸਬੰਧਾਂ, ਹਿੰਦ-ਪ੍ਰਸ਼ਾਂਤ, ਅਫਗਾਨਿਸਤਾਨ, ਸ਼੍ਰੀਲੰਕਾ ਅਤੇ ਯੂਕਰੇਨ ਦੇ ਘਟਨਾਕ੍ਰਮ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।

7. 27 ਮਈ 2022 ਨੂੰ ਭਾਰਤ-ਹੰਗਰੀ ਵਪਾਰਕ ਫੋਰਮ, ਜਿਸ ਦੀ ਸਹਿ-ਪ੍ਰਧਾਨਗੀ ਵਿਦੇਸ਼ ਮੰਤਰੀ ਸਜਿਜਾਰਟੋ ਅਤੇ ਮਾਨਯੋਗ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਮੀਨਾਕਸ਼ੀ ਲੇਖੀ ਨੇ ਕੀਤੀ, ਵੀ ਕਰਾਇਆ ਗਿਆ ਜਿੱਥੇ ਦੋਵਾਂ ਦੇਸ਼ਾਂ ਦੇ ਸੀਨੀਅਰ ਵਪਾਰਕ ਆਗੂਆਂ ਨੇ ਹਿੱਸਾ ਲਿਆ। ਵਪਾਰਕ ਫੋਰਮ ਦੌਰਾਨ ਵਪਾਰਕ ਸਮਝੌਤਿਆਂ 'ਤੇ ਹਸਤਾਖਰ ਕੀਤੇ ਗਏ। ਵਿਦੇਸ਼ ਮੰਤਰੀ ਸਜਿਜਾਰਟੋ ਨੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਅਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਬਾਰੇ ਮਾਨਯੋਗ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨਾਲ ਵੀ ਮੁਲਾਕਾਤ ਕੀਤੀ ਅਤੇ ਦੋਹਾਂ ਦੇਸ਼ਾਂ ਦਰਮਿਆਨ ਉਰਜਾ ਖੇਤਰ ਵਿੱਚ ਸਹਿਯੋਗ ਬਾਰੇ ਚਰਚਾ ਕੀਤੀ।

ਨਵੀਂ ਦਿੱਲੀ

27 ਮਈ, 2022

DISCLAIMER: This is an approximate translation. The original is available in English on MEA's website and may be referred to as the official press release.